

ਬੱਚਿਆਂ ਲਈ ਕੋਵਿਡ-19 ਵੈਕਸੀਨ ਮਾਪਿਆਂ/ਸਰਪ੍ਰਸਤਾਂ ਨੂੰ ਕੀ ਪਤਾ ਹੋਣਾ ਚਾਹੀਦਾ ਹੈ

COVID-19 ਵੈਕਸੀਨ 6 ਮਹੀਨੇ ਅਤੇ ਉਸ ਤੋਂ ਵੱਧ ਉਮਰ ਦੇ ਲੋਕਾਂ ਲਈ ਉਪਲਬਧ ਹੈ।

ਬੱਚਿਆਂ ਦਾ ਟੀਕਾਕਰਣ ਕਿਉਂ ਕਰਵਾਉਣਾ ਚਾਹੀਦਾ ਹੈ?

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਸੰਯੁਕਤ ਰਾਜ ਵਿੱਚ 1 ਕਰੋੜ 20 ਲੱਖ ਤੋਂ ਵੱਧ ਬੱਚਿਆਂ ਨੂੰ ਕੋਵਿਡ-19 ਹੋ ਚੁੱਕਿਆ ਹੈ। ਕੋਵਿਡ-19 ਦੇ ਨਵੇਂ ਰੂਪਾਂ ਨਾਲ ਹੋਏ ਵਧੇਰੇ ਕਾਰਨ, ਕੋਵਿਡ-19 ਨਾਲ ਹਸਪਤਾਲਾਂ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਗਿਣਤੀ ਸਿਖਰ 'ਤੇ ਪੁੱਜ ਗਈ ਹੈ।

ਕਲੀਨਿਕਲ ਟ੍ਰਾਇਲਾਂ ਨੇ ਸਾਬਤ ਕੀਤਾ ਹੈ ਕਿ ਇਹ ਵੈਕਸੀਨ ਨੌਜਵਾਨਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਬਹੁਤ ਵਧੀਆ ਕੰਮ ਕਰਦੀ ਹੈ। ਇਸ ਨਾਲ ਉਹਨਾਂ ਵਿੱਚ ਗੰਭੀਰ ਰੂਪ ਤੋਂ ਬਿਮਾਰ ਹੋਣ, ਹਸਪਤਾਲ ਵਿੱਚ ਭਰਤੀ ਹੋਣ, ਜਾਂ ਕੋਵਿਡ-19 ਤੋਂ ਮਰਨ ਦੀ ਸੰਭਾਵਨਾ ਬਹੁਤ ਘੱਟ ਹੋਵੇਗੀ।

ਨੌਜਵਾਨਾਂ ਅਤੇ ਪਰਿਵਾਰਾਂ ਨਾਲ ਵੈਕਸੀਨਾਂ ਬਾਰੇ ਚਰਚਾ ਕਰਨ ਦੇ ਸੁਝਾਅ ਲਈ, [ਵੈਕਸੀਨਾਂ ਬਾਰੇ ਗੱਲਬਾਤ ਸੰਬੰਧੀ ਗਾਈਡ](#) ਨੂੰ ਦੇਖੋ।

ਮੈਂ ਆਪਣੇ ਬੱਚੇ ਦਾ ਟੀਕਾਕਰਣ ਕਿਵੇਂ ਕਰਵਾਵਾਂ?

ਵਾਸ਼ਿੰਗਟਨ ਰਾਜ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਸੁਝਾਈਆਂ ਵੈਕਸੀਨਾਂ ਮੁਫਤ ਵਿੱਚ ਪ੍ਰਦਾਨ ਕਰਦਾ ਹੈ। ਆਪਣੇ ਬੱਚੇ ਦੇ ਡਾਕਟਰ ਜਾਂ ਨਿਯਮਤ ਕਲੀਨਿਕ ਨੂੰ ਪੁੱਛੋ ਕਿ ਉਹਨਾਂ ਕੋਲ ਕੋਵਿਡ-19 ਵੈਕਸੀਨ ਹੈ।

ਜਿਨ੍ਹਾਂ ਪਰਿਵਾਰਾਂ ਕੋਲ ਪਹਿਲਾਂ ਤੋਂ ਕੋਈ ਸਿਹਤ ਸੰਭਾਲ ਪ੍ਰਦਾਤਾ ਨਹੀਂ ਹੈ, ਉਹ Help Me Grow WA Hotline ਨੂੰ 1-800-322-2588 'ਤੇ ਕਾਲ ਕਰ ਸਕਦੇ ਹਨ ਜਾਂ ਸਿਹਤ ਸੰਭਾਲ ਪ੍ਰਦਾਤਾ, ਕਲੀਨਿਕ ਜਾਂ ਹੋਰ ਸਿਹਤ ਸੇਵਾ ਨੂੰ ਲੱਭਣ ਲਈ, ParentHelp123.org 'ਤੇ ਜਾ ਸਕਦੇ ਹਨ। ਇਹ ਸੇਵਾ ਮੁਫਤ ਹੈ ਅਤੇ ਇਸ ਲਈ ਭਾਸ਼ਾ ਸਹਾਇਤਾ ਵੀ ਉਪਲਬਧ ਹੈ।

ਤੁਸੀਂ [VaccineLocator.doh.wa.gov](#) 'ਤੇ ਜਾ ਸਕਦੇ ਹੋ ਅਤੇ ਫਿਲਟਰ ਦੀ ਵਰਤੋਂ ਕਰਕੇ ਆਪਣੇ ਨੇੜੇ ਦੇ ਉਨ੍ਹਾਂ ਸਥਾਨਾਂ ਦੀ ਸੂਚੀ ਦੇਖ ਸਕਦੇ ਹੋ ਜਿਨ੍ਹਾਂ ਕੋਲ ਬੱਚਿਆਂ ਦੀ ਵੈਕਸੀਨ ਹੈ।

ਇਸਦਾ ਘਰ ਵਿੱਚ ਕੀ ਅਸਰ ਪਵੇਗਾ?

ਕੋਵਿਡ-19 ਵੈਕਸੀਨ ਬੱਚਿਆਂ ਨੂੰ ਬਿਮਾਰੀ ਤੋਂ ਸੁਰੱਖਿਅਤ ਰੱਖ ਸਕਦੀ ਹੈ, ਜਿਸਦਾ ਮਤਲਬ ਇਹ ਹੈ ਕਿ ਅੰਦਰੂਨੀ ਇਕੱਠ ਨੂੰ ਹੋਸਟ ਕਰਨਾ ਜਾਂ ਉਨ੍ਹਾਂ ਵਿੱਚ ਭਾਗ ਲੈਣਾ ਸੁਰੱਖਿਅਤ ਹੋ ਸਕਦਾ ਹੈ।

ਟੀਕਾਕਰਣ ਕਰਵਾਉਣ ਨਾਲ ਬੱਚਿਆਂ ਨੂੰ ਵਧੇਰੇ ਸੁਰੱਖਿਅਤ ਰਹਿਣ ਵਿੱਚ ਮਦਦ ਮਿਲੇਗੀ ਅਤੇ ਘਰ ਵਿੱਚ ਪਰਿਵਾਰਕ ਮੈਂਬਰਾਂ ਦੀ ਵੀ ਰੱਖਿਆ ਹੋਵੇਗੀ।



ਪਰਿਵਾਰਾਂ ਦੀ ਸਰਬੋਤਮ ਸੁਰੱਖਿਆ ਲਈ ਹੋਰ ਸਿਫਾਰਸ਼ ਕੀਤੇ ਸੁਰੱਖਿਆ ਉਪਾਵਾਂ ਦਾ ਪਾਲਣ ਕਰਨਾ ਜਾਰੀ ਰੱਖਣਾ ਚਾਹੀਦਾ ਹੈ।

ਬੱਚਿਆਂ ਨੂੰ ਕਿਹੜੀ ਵੈਕਸੀਨ ਲਗਾਉਣੀ ਚਾਹੀਦੀ ਹੈ?

ਸਾਰੇ ਬੱਚਿਆਂ ਨੂੰ ਘੱਟੋ-ਘੱਟ 2 ਖੁਰਾਕਾਂ ਲੈਣ ਦਾ ਸੁਝਾਅ ਦਿੱਤਾ ਜਾਂਦਾ ਹੈ। ਵੱਧ ਸੁਰੱਖਿਅਤ ਰਹਿਣ ਲਈ, ਵਾਧੂ ਖੁਰਾਕਾਂ ਲੈਣ ਦਾ ਸੁਝਾਅ ਦਿੱਤਾ ਜਾ ਸਕਦਾ ਹੈ।



- ਨੂੰ ਆਚਬਿੱਦ ਲਾਸ4 - ਨੀਹਮ 6 Pfizer 3 ਆਦੀੜਲ ਖੁਮੀਦ ਆਦਗਲ ਆਕਾਰੁਖ2 ਆਦੀੜਲ ਨਹ
- ਿੜਲ ਖੁਮ ਨੂੰ ਆਚਬਿੱਦ ਲਾਸ 11-5 ਨਹ ਆਦਗਲ ਆਕਾਰੁਖ2 ਆਦ
- ਖੁਮ ਨੂੰ ਆਚਬਿੱਦ ਲਾਸ 17-12 ਆਦਗਲ ਆਕਾਰੁਖ2 ਆਦੀੜਲ ਨਹ

ਜਿਹੜੇ ਬੱਚਿਆਂ ਨੂੰ 2 ਖੁਰਾਕਾਂ ਵਾਲੀ ਵੈਕਸੀਨ ਲੱਗੀ ਹੈ ਅਤੇ ਜਿਹਨਾਂ ਦੀ ਇਮਿਊਨਿਟੀ ਦਰਮਿਆਨੀ ਜਾਂ ਬਹੁਤ ਹੀ ਕਮਜ਼ੋਰ ਹੈ, ਉਹਨਾਂ ਨੂੰ ਆਪਣੇ ਦੂਜੇ ਟੀਕੇ ਤੋਂ 28 ਦਿਨਾਂ ਬਾਅਦ ਇੱਕ ਵਾਧੂ ਮੁੱਖ ਖੁਰਾਕ ਲਗਵਾਉਣੀ ਚਾਹੀਦੀ ਹੈ ਅਤੇ 5+ ਸਾਲ ਦੇ ਸਾਰੇ ਬੱਚਿਆਂ ਨੂੰ ਇੱਕ ਬੂਸਟਰ ਖੁਰਾਕ ਲਗਵਾਉਣੀ ਚਾਹੀਦੀ ਹੈ। ਭਵਿੱਖ ਵਿੱਚ ਹੋਰ ਸਮੂਹਾਂ ਲਈ ਵੀ ਵਾਧੂ ਖੁਰਾਕਾਂ ਦਾ ਸੁਝਾਅ ਦਿੱਤਾ ਜਾ ਸਕਦਾ ਹੈ।



ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕਰਨ ਲਈ:

ਗੋਬਲ ਇੱਥੇ ਜਾਓ: [VaccinateWA.org/kids](#)

ਕਾਲ ਕਰੋ: 1-833-VAX-HELP (1-833-829-4357), # ਦਬਾਓ
ਭਾਸ਼ਾ ਸਹਾਇਤਾ ਉਪਲਬਧ ਹੈ।

Vaccinate WA
CovidVaccineWA.org

ਕੀ ਕੋਵਿਡ-19 ਸੱਚਮੁੱਚ ਮੇਰੇ ਬੱਚੇ ਲਈ ਖਤਰਾ ਹੈ?

ਹਾਲਾਂਕਿ ਬਾਲਗਾਂ ਦੇ ਮੁਕਾਬਲੇ ਬੱਚੇ ਕੋਵਿਡ-19 ਨਾਲ ਘੱਟ ਸੰਕਰਮਿਤ ਹੋਏ ਹਨ, ਬੱਚੇ:

- ਉਸ ਵਾਇਰਸ ਨਾਲ ਸੰਕਰਮਿਤ ਹੋ ਸਕਦੇ ਹਨ ਜੋ ਕੋਵਿਡ-19 ਦਾ ਕਾਰਨ ਬਣਦਾ ਹੈ
- ਕੋਵਿਡ-19 ਤੋਂ ਬਿਮਾਰ ਹੋ ਸਕਦੇ ਹਨ ਜਾਂ ਮਰ ਸਕਦੇ ਹਨ
- ਕੋਵਿਡ-19 ਨੂੰ ਦੂਜਿਆਂ ਵਿੱਚ ਫੈਲਾ ਸਕਦੇ ਹਨ
- ਉਨ੍ਹਾਂ ਨੂੰ ਕੋਵਿਡ-19 ਤੋਂ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ, ਜਿਵੇਂ ਕਿ “ਲੰਬੇ ਸਮੇਂ ਤੱਕ ਕੋਵਿਡ” ਜਾਂ MIS-C ਨਾਮਕ ਖਤਰਨਾਕ ਸੋਜਸ ਰੋਗ

ਇਸ ਆਬਾਦੀ ਵਿੱਚ ਵੈਕਸੀਨ ਦੇ ਬਹੁਤ ਘੱਟ ਮਾੜੇ ਪ੍ਰਭਾਵ ਦੇਖੇ ਗਏ ਹਨ, ਅਤੇ ਇਹ ਉਹਨਾਂ ਨੂੰ ਬਿਮਾਰੀ ਤੋਂ ਬਹੁਤ ਚੰਗੀ ਤਰ੍ਹਾਂ ਬਚਾਉਂਦੀ ਹੈ। ਟੀਕਾਕਰਣ ਦੇ ਫਾਇਦੇ ਕੋਵਿਡ-19 ਹੋਣ ਦੇ ਜੋਖਮ ਤੋਂ ਕਿਤੇ ਵੱਧ ਹਨ।

ਕੀ ਵੈਕਸੀਨ ਮੇਰੇ ਬੱਚੇ ਲਈ ਵੀ ਸੁਰੱਖਿਅਤ ਹੈ?

ਹਾਂ, ਵੈਕਸੀਨ ਨੂੰ ਬੱਚਿਆਂ ਲਈ ਬਹੁਤ ਸੁਰੱਖਿਅਤ ਮੰਨਿਆ ਗਿਆ ਹੈ। ਟੀਕੇ ਦੇ ਕਲੀਨਿਕਲ ਟ੍ਰਾਇਲਾਂ ਦੌਰਾਨ ਨੌਜਵਾਨਾਂ ਵਿੱਚ ਕੋਈ ਗੰਭੀਰ ਬੁਰੇ ਪ੍ਰਭਾਵ ਨਹੀਂ ਪਾਏ ਗਏ ਹਨ। ਸੰਯੁਕਤ ਰਾਜ ਕੋਲ ਕਿਸੇ ਵੀ ਚਿਤਾਵਨੀ ਦੇ ਸੰਕੇਤਾਂ ਨੂੰ ਜਲਦੀ ਫੜਨ ਲਈ ਬਹੁਤ ਮਜ਼ਬੂਤ ਵੈਕਸੀਨ ਸੁਰੱਖਿਆ ਪ੍ਰਣਾਲੀਆਂ ਹਨ।

ਬੱਚਿਆਂ ਵਿੱਚ ਕੋਵਿਡ-19 ਵੈਕਸੀਨ ਦੇ ਆਮ ਮਾੜੇ ਪ੍ਰਭਾਵ ਕੀ ਹਨ?

ਜੇਕਰ ਬੱਚੇ ਕੋਵਿਡ-19 ਨਾਲ ਸੰਕਰਮਿਤ ਹੁੰਦੇ ਹਨ ਤਾਂ ਸਿਹਤ ਦੇ ਖਤਰੇ ਵੈਕਸੀਨ ਦੇ ਮਾੜੇ ਪ੍ਰਭਾਵਾਂ ਦੇ ਜੋਖਮ ਤੋਂ ਬਹੁਤ ਜ਼ਿਆਦਾ ਹੁੰਦੇ ਹਨ।

ਹੋਰ ਵੈਕਸੀਨਾਂ ਵਾਂਗ, ਸਭ ਤੋਂ ਆਮ ਮਾੜੇ ਪ੍ਰਭਾਵ ਬਾਂਹ ਦਾ ਦਰਦ, ਥਕਾਵਟ, ਸਿਰ ਦਰਦ ਅਤੇ ਮਾਸਪੇਸ਼ੀਆਂ ਵਿੱਚ ਦਰਦ ਹਨ। ਇਹ ਲੱਛਣ ਆਮ ਤੌਰ 'ਤੇ ਹਲਕੇ ਹੁੰਦੇ ਹਨ।

ਕਲੀਨਿਕਲ ਟ੍ਰਾਇਲਾਂ ਵਿੱਚ (ਸਿਰਫ ਅੰਗਰੇਜ਼ੀ) ਪਹਿਲੀ ਖੁਰਾਕ ਦੇ ਮੁਕਾਬਲੇ ਦੂਜੀ ਖੁਰਾਕ ਤੋਂ ਬਾਅਦ ਵਧੇਰੇ ਬੱਚਿਆਂ ਨੇ ਮਾੜੇ ਪ੍ਰਭਾਵਾਂ ਦੀ ਰਿਪੋਰਟ ਕੀਤੀ ਗਈ। ਮਾੜੇ ਪ੍ਰਭਾਵ ਆਮ ਤੌਰ 'ਤੇ ਗੰਭੀਰਤਾ ਵਿੱਚ ਹਲਕੇ ਤੋਂ ਦਰਮਿਆਨੇ ਸਨ ਅਤੇ ਟੀਕਾਕਰਣ ਤੋਂ ਬਾਅਦ ਦੋ ਦਿਨਾਂ ਦੇ ਅੰਦਰ ਹੁੰਦੇ ਸਨ, ਅਤੇ ਜ਼ਿਆਦਾਤਰ ਇੱਕ ਤੋਂ ਦੋ ਦਿਨਾਂ ਦੇ ਅੰਦਰ ਠੀਕ ਹੋ ਜਾਂਦੇ ਸਨ।

ਬੱਚਿਆਂ ਨੂੰ ਆਪਣੀ ਅਪਾਇੰਟਮੈਂਟ ਲਈ ਕੀ ਲਿਆਉਣ ਦੀ ਲੋੜ ਹੈ?

ਜ਼ਿਆਦਾਤਰ ਮਾਮਲਿਆਂ ਵਿੱਚ, ਮਾਪਿਆਂ ਅਤੇ ਸਰਪ੍ਰਸਤਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਲਈ ਟੀਕਾਕਰਣ ਲਈ ਸਹਿਮਤੀ ਦੇਣ ਦੀ ਲੋੜ ਹੋਵੇਗੀ। ਉਹਨਾਂ ਨੂੰ ਵੈਕਸੀਨ ਸਥਾਨ ਦੇ ਅਧਿਕਾਰੀਆਂ ਕੋਲੋਂ ਪੁੱਛਣਾ ਚਾਹੀਦਾ ਹੈ ਕਿ ਉਹਨਾਂ ਨੂੰ ਸਹਿਮਤੀ ਲਈ ਕੀ ਚਾਹੀਦਾ ਹੈ।

ਕਲੀਨਿਕ ਬੱਚੇ ਦੀ ID, ਬੀਮਾ ਕਾਰਡ ਜਾਂ Social Security number (ਸਮਾਜਿਕ ਸੁਰੱਖਿਆ ਨੰਬਰ) ਮੰਗ ਸਕਦੇ ਹਨ, ਪਰ ਤੁਹਾਨੂੰ ਉਹਨਾਂ ਨੂੰ ਦੇਣ ਦੀ ਲੋੜ ਨਹੀਂ ਹੈ।

ਬੱਚਿਆਂ ਨੂੰ ਵੈਕਸੀਨ ਲੈਣ ਲਈ ਸੰਯੁਕਤ ਰਾਜ ਦਾ ਨਾਗਰਿਕ ਹੋਣ ਦੀ ਲੋੜ ਨਹੀਂ ਹੈ। ਵੈਕਸੀਨ ਸਥਾਨ ਦੇ ਅਧਿਕਾਰੀ ਇਮੀਗ੍ਰੇਸ਼ਨ ਸਥਿਤੀ ਬਾਰੇ ਨਹੀਂ ਪੁੱਛ ਸਕਦੇ। ਨਿੱਜੀ ਡੇਟਾ ਸਿਰਫ ਜਨਤਕ ਸਿਹਤ ਦੇ ਉਦੇਸ਼ਾਂ ਲਈ ਵਰਤਿਆ ਜਾਵੇਗਾ।

ਮੇਰੇ ਹੋਰ ਸਵਾਲ ਹਨ। ਮੈਂ ਕਿੱਥੇ ਪੁੱਛ ਸਕਦਾ/ਦੀ ਹਾਂ?

ਹੋਰ ਸਵਾਲਾਂ ਦੇ ਜਵਾਬ ਲਈ [VaccinateWA.org/kids](https://www.vaccinatewa.org/kids) 'ਤੇ ਜਾਓ। ਤੁਸੀਂ ਆਪਣੇ ਬੱਚੇ ਦੇ ਨਿਯਮਤ ਸਿਹਤ ਸੰਭਾਲ ਪ੍ਰਦਾਤਾ ਨਾਲ ਵੀ ਗੱਲ ਕਰ ਸਕਦੇ ਹੋ।